

ਗਉੜੀ ਮਹਲਾ ੫ ॥

Gauree, Fifth Mehl:

ਸੂਕੇ ਹਰੇ ਕੀਏ ਖਿਨ ਮਾਹੇ ॥

The dried branches are made green again in an instant.

ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥

His Ambrosial Glance irrigates and revives them. ||1||

ਕਾਟੇ ਕਸਟ ਪੂਰੇ ਗੁਰਦੇਵ ॥

The Perfect Divine Guru has removed my sorrow.

ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥

He blesses His servant with His service. ||1||Pause||

ਮਿਟਿ ਗਈ ਚਿੰਤ ਪੁਨੀ ਮਨ ਆਸਾ ॥

Anxiety is removed, and the desires of the mind are fulfilled,

ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥

when the True Guru, the Treasure of Excellence, shows His Kindness. ||2||

ਦੁਖ ਨਾਠੇ ਸੁਖ ਆਇ ਸਮਾਏ ॥

Pain is driven far away, and peace comes in its place;

ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥

there is no delay, when the Guru gives the Order. ||3||

ਇਛ ਪੁਨੀ ਪੂਰੇ ਗੁਰ ਮਿਲੇ ॥

Desires are fulfilled, when one meets the True Guru;

ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥

O Nanak, His humble servant is fruitful and prosperous. ||4||58||127||